

ਆਸਾ ਮਹਲਾ ੫ ॥

Aasaa, Fifth Mehl:

ਜਉ ਮੈ ਕੀਓ ਸਗਲ ਸੀਗਾਰਾ ॥

Even though I totally decorated myself,

ਤਉ ਭੀ ਮੇਰਾ ਮਨੁ ਨ ਪਤੀਆਰਾ ॥

still, my mind was not satisfied.

ਅਨਿਕ ਸੁਗੰਧਤ ਤਨ ਮਹਿ ਲਾਵਉ ॥

I applied various scented oils to my body,

ਓਹੁ ਸੁਖੁ ਤਿਲੁ ਸਮਾਨਿ ਨਹੀ ਪਾਵਉ ॥

and yet, I did not obtain even a tiny bit of pleasure from this.

ਮਨ ਮਹਿ ਚਿਤਵਉ ਐਸੀ ਆਸਾਈ ॥

Within my mind, I hold such a desire,

ਪ੍ਰਿਅ ਦੇਖਤ ਜੀਵਉ ਮੇਰੀ ਮਾਈ ॥੧॥

that I may live only to behold my Beloved, O my mother. ||1||

ਮਾਈ ਕਹਾ ਕਰਉ ਇਹੁ ਮਨੁ ਨ ਧੀਰੈ ॥

O mother, what should I do? This mind cannot rest.

ਪ੍ਰਿਅ ਪ੍ਰੀਤਮ ਬੈਰਾਗੁ ਹਿਰੈ ॥੧॥ ਰਹਾਉ ॥

It is bewitched by the tender love of my Beloved. ||1||Pause||

ਬਸਤ੍ਰੁ ਬਿਭੂਖਨ ਸੁਖ ਬਹੁਤ ਬਿਸੇਖੈ ॥

Garments, ornaments, and such exquisite pleasures

ਓਇ ਭੀ ਜਾਨਉ ਕਿਤੈ ਨ ਲੇਖੈ ॥

- I look upon these as of no account.

ਪਤਿ ਸੋਭਾ ਅਰੁ ਮਾਨੁ ਮਹਤੁ ॥

Likewise, honor, fame, dignity and greatness,

ਆਗਿਆਕਾਰੀ ਸਗਲ ਜਗਤੁ ॥

obedience by the whole world,

ਗ੍ਰਿਹੁ ਐਸਾ ਹੈ ਸੁੰਦਰ ਲਾਲ ॥
and a household as beautiful as a jewel.

ਪ੍ਰਭ ਭਾਵਾ ਤਾ ਸਦਾ ਨਿਹਾਲ ॥੨॥
If I am pleasing to God's Will, then I shall be blessed, and forever in bliss.
||2||

ਬਿੰਜਨ ਭੋਜਨ ਅਨਿਕ ਪਰਕਾਰ ॥
With foods and delicacies of so many different kinds,

ਰੰਗ ਤਮਾਸੇ ਬਹੁਤੁ ਬਿਸਥਾਰ ॥
and such abundant pleasures and entertainments,

ਰਾਜ ਮਿਲਖ ਅਰੁ ਬਹੁਤੁ ਫੁਰਮਾਇਸਿ ॥
power and property and absolute command

ਮਨੁ ਨਹੀ ਧ੍ਰਾਪੈ ਤ੍ਰਿਸਨਾ ਨ ਜਾਇਸਿ ॥
- with these, the mind is not satisfied, and its thirst is not quenched.

ਬਿਨੁ ਮਿਲਬੇ ਇਹੁ ਦਿਨੁ ਨ ਬਿਹਾਵੈ ॥
Without meeting Him, this day does not pass.

ਮਿਲੈ ਪ੍ਰਭੁ ਤਾ ਸਭ ਸੁਖ ਪਾਵੈ ॥੩॥
Meeting God, I find peace. ||3||

ਖੋਜਤ ਖੋਜਤ ਸੁਨੀ ਇਹ ਸੋਇ ॥
By searching and seeking, I have heard this news,

ਸਾਧਸੰਗਤਿ ਬਿਨੁ ਤਰਿਓ ਨ ਕੋਇ ॥
that without the Saadh Sangat, the Company of the Holy, no one swims
across.

ਜਿਸੁ ਮਸਤਕਿ ਭਾਗੁ ਤਿਨਿ ਸਤਿਗੁਰੁ ਪਾਇਆ ॥
One who has this good destiny written upon his forehead, finds the True
Guru.

ਪੂਰੀ ਆਸਾ ਮਨੁ ਤ੍ਰਿਪਤਾਇਆ ॥
His hopes are fulfilled, and his mind is satisfied.

ਪ੍ਰਭ ਮਿਲਿਆ ਤਾ ਚੁਕੀ ਡੰਝਾ ॥

When one meets God, then his thirst is quenched.

ਨਾਨਕ ਲਧਾ ਮਨ ਤਨ ਮੰਝਾ ॥੪॥੧੧॥

Nanak has found the Lord, within his mind and body. ||4||11||